

ਗੁਰੂ ਅੰਗਦ ਦੇਵ ਜੀ ਦੀ ਬਾਣੀ ਵਿੱਚ ਨੈਤਿਕ ਸਰੋਕਾਰ

ਡਾ. ਗੁਰਪ੍ਰੀਤ ਕੌਰ

ਅਸਿਸਟੈਂਟ ਪ੍ਰੋਫੈਸਰ ਪੰਜਾਬੀ

ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ

ਸ੍ਰੀ ਅਨੰਦਪੁਰ ਸਾਹਿਬ

ਗੁਰੂ ਨਾਨਕ ਦੇਵ ਜੀ ਨੇ ਦੁਨੀਆਂ ਵਿੱਚ ਦੁੱਖਾਂ, ਪਾਪਾਂ ਤੇ ਵਹਿਮਾਂ-ਭਰਮਾਂ ਦਾ ਅੰਤ ਕਰਨ ਲਈ ਸਿੱਖ ਮੱਤ ਦੀ ਸਥਾਪਨਾ ਕੀਤੀ। ਜਗਤ ਦੇ ਕਲਿਆਣ ਵਾਸਤੇ ਆਪ ਨੇ ਜੋ ਵਿਸ਼ਵ - ਵਿਆਪੀ ਤੇ ਕ੍ਰਾਂਤੀਕਾਰੀ ਵਿਚਾਰਧਾਰਾ ਦਿੱਤੀ ਉਸਦੀ ਬੁਨਿਆਦ ਕਿਰਤ ਕਰਨੀ, ਨਾਮ ਜਪਣਾ ਤੇ ਵੰਡ ਛੱਕਣਾ ਦੇ ਸਿਧਾਤਾਂ ਉੱਤੇ ਆਧਾਰਿਤ ਹੈ। ਆਪ ਦੀ ਵਿਚਾਰਧਾਰਾ ਇੰਨੀ ਸੁਕਤੀਸ਼ਾਲੀ ਸੀ ਕਿ ਇਹ ਨਿਰੰਤਰ ਵਿਕਾਸ ਕਰਦੀ ਚਲੀ ਆ ਰਹੀ ਹੈ। ਗੁਰਮਤਿ ਸਾਹਿਬ ਦੀ ਜਿਹੜੀ ਵਿਚਾਰਧਾਰਾ ਨੂੰ ਗੁਰੂ ਨਾਨਕ ਦੇਵ ਜੀ ਨੇ ਆਰੰਭ ਕੀਤਾ ਸੀ, ਉਸ ਨੂੰ ਅਗਲੇ ਅੱਠ ਗੁਰੂ ਸਾਹਿਬਾਨਾਂ ਤੱਕ ਪਹੁੰਚਾਉਣ ਵਿੱਚ ਗੁਰੂ ਅੰਗਦ ਦੇਵ ਜੀ ਨੇ ਵਿਸ਼ੇਸ਼ ਯੋਗਦਾਨ ਪਾਇਆ। ਗੁਰੂ ਅੰਗਦ ਦੇਵ ਜੀ ਦੀ ਬਾਣੀ ਭਾਵੋਂ ਆਕਾਰ ਪੱਖੋਂ 63 ਸਲੋਕਾਂ ਤੱਕ ਹੀ ਸੀਮਿਤ ਹੈ ਪਰ ਗੁਰੂ ਨਾਨਕ ਸਾਹਿਬ ਦੇ ਵਿਚਾਰਾਂ ਨੂੰ ਪੂਰਨ ਰੂਪ ਵਿੱਚ ਸਮੇਈ ਹੋਈ ਹੈ। ਉਨ੍ਹਾਂ ਦੀ ਬਾਣੀ ਵਿੱਚ ਪਰਮਾਤਮਾ, ਗੁਰੂ, ਨਾਮ, ਜੀਵ ਤੇ ਇਨ੍ਹਾਂ ਦੇ ਪਰਸਪਰ ਸੰਬੰਧਾਂ ਤੋਂ ਇਲਾਵਾ ਭਗਤੀ, ਹਉਮੈਂ, ਹੁਕਮ, ਮਿਹਰ ਸੰਬੰਧੀ ਵਿਚਾਰ ਮੂਰਤੀਮਾਨ ਹੋਣ ਦੇ ਨਾਲ ਹੀ ਸਮਕਾਲੀ ਸਮਾਜ ਦੀ ਸਮਾਜਕ, ਰਾਜਨੀਤਿਕ ਤੇ ਸੱਭਿਆਚਾਰਕ ਤਸਵੀਰ ਵੀ ਰੂਪਮਾਨ ਹੁੰਦੀ ਹੈ।

ਗੁਰੂ ਅੰਗਦ ਦੇਵ ਜੀ ਅਨੁਸਾਰ ਸੁਬਦ ਦੀ ਸਿੱਖਿਆ ਦੁਆਰਾ ਹੀ ਵਿਅਕਤੀ ਨੈਤਿਕ ਕਦਰਾਂ-ਕੀਮਤਾਂ ਸਿੱਖਦਾ ਹੈ। ਨੈਤਿਕਤਾ ਨਿਮਰਤਾ, ਸਬਰ ਸੰਤੋਖ, ਆਤਮ -ਸਮਰਪਣ, ਪਿਆਰ, ਗਿਆਨ ਤੇ ਖਿਆ ਆਦਿ ਗੁਣਾਂ ਦਾ ਸਮੂਹ ਹੈ।

ਡਾ. ਜਗਬੀਰ ਸਿੰਘ ਨੇ ਨੈਤਿਕਤਾ ਸੰਬੰਧੀ ਵਿਚਾਰ ਪ੍ਰਗਟ ਕਰਦਿਆਂ ਲਿਖਿਆ ਹੈ:

ਨੈਤਿਕਤਾ ਸੰਸਕ੍ਰਿਤ ਦੇ ਸੁਬਦ ‘ਨੇਤਿ ਦਾ ਵਿਕਸਿਤ ਰੂਪ ਹੈ ਜੋ ‘ਨੀ’ ਧਾਰੂ ਤੋਂ ਬਣਿਆ ਹੈ। ਇਸਦੇ ਪ੍ਰਯਾਨ ਅਰਥ ਹਨ ਲੈ ਜਾਣਾ ਜਾਂ ਅਗਵਾਈ ਕਰਨਾ ਅਰਥਾਤ ਜੋ ਮਨੁੱਖ ਦੀ ਜੀਵਨ ਵਿੱਚ ਅਗਵਾਈ ਕਰੇ ਜਾਂ ਉਸਨੂੰ ਕਿਸੇ ਆਦਰਸ਼ ਪ੍ਰਾਪਤੀ ਵੱਲ ਲੈ ਕੇ ਜਾਵੇ ਉਹ ਨੈਤਿਕਤਾ ਆਖੀ ਜਾ ਸਕਦੀ ਹੈ।’। ਸੋ ਨੈਤਿਕਤਾ ਦੇ ਖੇਤਰ ਵਿੱਚ ਮਨੁੱਖੀ ਆਚਾਰ ਅਤੇ ਚਰਿੱਤਰ ਸ਼ਾਮਿਲ ਹੁੰਦੇ ਹਨ। ਗੁਰੂ ਅੰਗਦ ਦੇਵ ਜੀ ਨੇ ਆਪਣੇ ਸਲੋਕਾਂ ਵਿੱਚ ਇੱਕ ਸਫ਼ਲ ਜੀਵਨ ਦੀ ਜਾਂਚ ਦੱਸੀ ਹੈ। ਆਪ ਜੀ ਅਨੁਸਾਰ ਦੁਨਿਆਵੀਂ ਕੰਮਾਂ ਅਤੇ ਪਦਾਰਥਾਂ ਦੀ ਅਮੀਰੀ ਨਾਲ ਮਨੁੱਖ ਅਮੀਰ ਨਹੀਂ ਹੁੰਦਾ, ਸਗੋਂ ਇਹ ਤਾਂ ਹਉਮੈਂ ਪੈਦਾ ਕਰਦੇ ਹਨ, ਜਿਹੜਾ ਕਿ ਬਹੁਤ ਵੱਡਾ ਰੋਗ ਹੈ। ਗੁਰੂ ਸਾਹਿਬ ਹਉਮੈਂ ਨੂੰ ਤਿਆਗਣ ਤੇ ਬਲ ਦਿੰਦੇ ਹਨ। ਸਮੁੱਚੀ ਸ਼ਿਸ਼ਟੀ ਪਰਮਾਤਮਾ ਦੇ ਹੁਕਮ ਵਿੱਚ ਹੀ ਚਲਦੀ ਹੈ, ਹਉਮੈਂ ਵੀ ਉਸਦੇ ਹੁਕਮ ਅਧੀਨ ਹੀ ਪੈਦਾ ਹੁੰਦੀ ਹੈ। ਅਸਲ ਵਿੱਚ ਸਾਰਿਆਂ ਵਿਕਾਰਾਂ ਦੇ ਰੂਪ ਵਿੱਚ ਹਉਮੈਂ ਹੈ ਅਤੇ ਇਹ ਰੱਬ ਦੀ ਪ੍ਰਾਪਤੀ ਵਿੱਚ ਰੋੜ੍ਹਾ ਬਣਦੀ ਹੈ। ਜਿੰਨ੍ਹਾਂ ਚਿਰ ਮਨੁੱਖ ਵਿੱਚ ਹਉਮੈਂ ਕਾਇਮ ਰਹਿੰਦੀ ਹੈ, ਉਹ ਪਰਮਾਤਮਾ ਦੀ ਮਿਹਰ ਪ੍ਰਾਪਤ ਨਹੀਂ ਕਰ ਸਕਦਾ। ਪਰੰਤੂ ਸ਼ਬਦ ਦੀ ਕਮਾਈ ਕਰਨ ਨਾਲ ਹਉਮੈਂ ਸੇਵਾ ਦਾ ਰੂਪ ਧਾਰਨ ਕਰ ਲੈਂਦੀ ਹੈ ਤੇ ਇਸਦਾ ਰੋਲ ਉਸਾਰੁ ਹੋ ਜਾਂਦਾ ਹੈ। ਗੁਰੂ ਅੰਗਦ ਦੇਵ ਜੀ ਨੇ ਹਉਮੈਂ ਬਾਰੇ ਇਉਂ ਚਰਚਾ ਕੀਤੀ ਹੈ:

ਹਉਮੈਂ ਏਹਾ ਜਾਤਿ ਹੈ, ਹਉਮੈਂ ਕਰਮ ਕਮਾਹਿ ॥

ਹਉਮੈਂ ਵੇਈ ਬੰਧਨਾ, ਫਿਰਿ ਫਿਰਿ ਜੋਤੀ ਧਾਰਿ ॥

ਹਉਮੈਂ ਕਿਥਹੁ ਉਪਜੈ, ਕਿਤੁ ਸੰਜਮਿ ਇਹ ਜਾਇ ॥

ਹਉਮੈਂ ਏਹੋ ਹੁਕਮੁ ਹੈ, ਪਇਐ ਕਿਰਤਿ ਫਿਰਾਹਿ ॥

ਹਉਮੈਂ ਦਰੀਘ ਰੋਗੁ ਹੈ, ਦਾਰੂ ਭੀ ਇਸੁ ਮਾਹਿ ॥

ਕਿਰਪਾ ਕਰੋ ਜੇ ਆਪਣੀ , ਤਾਂ ਗੁਰ ਕਾ ਸ਼ਬਦ ਕਮਾਹਿ।²

ਗੁਰੂ ਜੀ ਅਨੁਸਾਰ ਜਿਸ ਮਨੁੱਖ ਅੰਦਰ ਹਉਮੈਂ ਹੁੰਦੀ ਹੈ, ਉਸਨੂੰ ਵਾਰ-ਵਾਰ ਜਨਮ -ਮਰਨ ਦੇ ਚੱਕਰਾਂ ਵਿਚੋਂ ਗੁਜਰਨਾ ਪੈਦਾ ਹੈ। ਗੁਰੂ ਜੀ ਨੇ ਪ੍ਰਸ਼ਨ ਵੀ ਕੀਤਾ ਹੈ ਕਿ ਹਉਮੈਂ ਕਿੱਥੋਂ ਉਪਜਦੀ ਹੈ? ਇਸ ਦਾ ਉੱਤਰ ਵੀ ਉਹਨਾਂ ਨੇ ਨਾਲ ਹੀ ਦਿੱਤਾ ਹੈ ਕਿ ਸ਼ਬਦ ਦੀ ਕਮਾਈ ਕਰਨ ਨਾਲ ਪਰਮਾਤਮਾ ਦੀ ਮਿਹਰ ਸਦਕਾ ਹਉਮੈਂ ਨੂੰ ਵਰਗੇ ਭਿਆਨਕ ਰੋਗ ਤੋਂ ਮੁਕਤੀ ਪ੍ਰਾਪਤ ਹੁੰਦੀ ਹੈ।

ਹਉਮੈਂ ਅਜਿਹੀ ਸ਼ਕਤੀ ਹੈ ਜੋ ਮਨੁੱਖ ਨੂੰ ਉਸਦੇ ਮਨੋਰਥ ਵੱਲ ਵੇਖਣ ਹੀ ਨਹੀਂ ਦਿੰਦੀ। ਜੇ ਮਨੁੱਖ ਨੂੰ ਪਰਮਾਤਮਾ ਨਾ ਮਿਲੇ, ਉਸਨੂੰ ਨਾਮ ਦੀ ਸੋਝੀ ਨਾ ਆਵੇ ਤਾਂ ਉਹ ਜੰਮਣ-ਮਰਨ ਦੇ ਚੱਕਰਾਂ ਵਿਚ ਪਿਆ ਰਹਿੰਦਾ ਹੈ। ਚੰਗੇ-ਮਾੜੇ ਵਿਅਕਤੀ ਦੀ ਸੋਝੀ ਵੀ ਹਉਮੈਂ ਦੇ ਅਧੀਨ ਹੀ ਹੁੰਦੀ ਹੈ। ਹਉਮੈਂ ਸ਼ਬਦ ਰੂਪੀ ਨਾਮ ਦੂਰ ਕਰਦਾ ਹੈ।

ਮਨੁੱਖ ਪਰਮਾਤਮਾ ਦੀ ਪ੍ਰਾਪਤੀ ਲਈ ਕਾਮ, ਕ੍ਰੋਧ, ਲੋਭ, ਮੋਹ ਤੇ ਹੰਕਾਰ ਪੰਜੇ ਵਿਕਾਰਾਂ ਦਾ ਦਮਨ ਕਰਨਾ ਜ਼ਰੂਰੀ ਹੈ। ਪਰਮਾਤਮਾ ਦਾ ਨਾਮ-ਸਿਮਰਨ ਕਰਕੇ ਉਸ ਨਾਲ ਪਿਆਰ ਪਾਉਣਾ ਚਾਹੀਦਾ ਹੈ। ਪਿਆਰ ਵੀ ਅਜਿਹਾ ਹੋਣਾ ਚਾਹੀਦਾ ਹੈ, ਜਿਸ ਵਿਚ ਪਾਕ-ਪਵਿੱਤਰਤਾ ਹੋਵੇ। ਜਿਵੇਂ ਗੁਰੂ ਅੰਗ ਦੇਵ ਜੀ ਨੇ ਫਰਮਾਇਆ ਹੈ

ਜਿਸੁ ਪਿਆਰੇ ਸਿਉਂ ਨੇਹੁ
ਤਿਸੁ ਆਗੈ ਮਰਿ ਚਲੀਐ।
ਪ੍ਰਿਗੁ ਜੀਵਣੁ ਸੰਸਾਰਿ,
ਤਾ ਕੈ ਪਾਛੇ ਜੀਵਣਾ।।³

ਨੈਤਿਕਤਾ ਦੇ ਵਿਸ਼ਾਲ ਦ੍ਰਿਸ਼ਟੀਕੋਣ ਤੋਂ ਹਰ ਕਿਸਮ ਦੇ ਕਰਤੱਵ ਦੀ ਪਾਲਣਾ ਸਦਾਚਾਰਕ ਕਰਮ ਹੈ। ਨੇਕੀ ਭਰਿਆ ਜੀਵਨ ਅਧਿਆਤਮਕ ਆਦਰਸ਼ ਦੀ ਪ੍ਰਾਪਤੀ ਦਾ ਸਾਧਨ ਹੀ ਨਹੀਂ ਬਣਦਾ ਸਗੋਂ ਭਾਈਚਾਰਕ ਪੱਧਰ ਨੂੰ ਉੱਚਾ ਵੀ ਕਰਦਾ ਹੈ। ਚੜ੍ਹਦੀ ਕਲਾ ਸਰਬੱਤ ਦਾ ਭਲਾ ਤੇ ਨਿਮਰਤਾ ਆਦਿ ਵਿਚੋਂ ਨੈਤਿਕ ਭਾਵਨਾ ਮੁਰਤੀਮਾਨ ਹੁੰਦੀ ਹੈ। ਨਾਮ ਜਪਣਾ, ਕਿਰਤ ਕਰਨਾ, ਵੰਡ ਛੱਕਣਾ ਤੇ ਸੰਗਤ-ਪੰਗਤ ਆਦਿ ਦੇ ਆਦੇਸ਼ ਭਾਈਚਾਰੇ ਦੀ ਆਤਮਿਕ ਉਨੱਤੀ ਦੇ ਪ੍ਰਤੀਕ ਬਣਦੇ ਹਨ। ਸਤ, ਸੰਤੋਖ ਤੇ ਗਿਆਨ ਸਦਾਚਾਰ ਦੇ ਪ੍ਰਮੁੱਖ ਨੈਤਿਕ ਗੁਣ ਹਨ। ਗੁਰਬਾਣੀ ਅਨੁਸਾਰ ਪਰਮਾਤਮਾ ਸੱਚ ਹੈ ਅਤੇ ਸਚਿਆਰ ਦੇ ਗੁਣ ਤੋਂ ਬਿਨੁਂ ਪਰਮਾਤਮਾ ਨੂੰ ਪਾਇਆ ਨਹੀਂ ਜਾ ਸਕਦਾ।

ਮਨੁੱਖ ਵਿਚ ‘ਸੱਚ’ ਸਰਬੱਤ ਦਾ ਭਲਾ ਚਾਹੁਣ ਨਾਲ ਹੀ ਪੈਦਾ ਹੁੰਦਾ ਹੈ। ‘ਸੰਤੋਖ’ ਦਾ ਗੁਣ ਨਿੱਜੀ ਸਦਾਚਾਰ ਦੀ ਉਤਮਤਾ ਲਈ ਆਵੱਸ਼ਕ ਹੈ। ਇਹ ਮਨੁੱਖ ਦੀਆਂ ਲਾਲਸਾਵਾਂ, ਕਾਮਨਾਵਾਂ ਤੇ ਲੋਭ-ਲਾਲਚ ਨੂੰ ਤਿਆਗ ਉਸਨੂੰ ਸੰਜਮ ਵਿਚ ਰਹਿਣ ਲਈ ਪ੍ਰੇਰਦਾ ਹੈ। ਗੁਰੂ ਅੰਗਦ ਦੇਵ ਜੀ ਨੇ ਸੇਵਾ ਨੂੰ ਆਦਰਯੋਗ ਸਥਾਨ ਦਿੱਤਾ ਹੈ। ਇਹ ਵਿਅਕਤੀ ਨੂੰ ਆਪਣੇ ਆਪੇ ਤੋਂ ਉਪਰ ਉਠਣ ਅਤੇ ਲੋਕਾਈ ਦੇ ਹਿੱਤਾਂ ਦਾ ਖਿਆਲ ਰੱਖਣ ਦੀ ਸਮਰੱਥਾ ਬਖਸ਼ਦੀ ਹੈ। ਗੁਰੂ ਜੀ ਸੇਵਾ ਭਾਵ ਨੂੰ ਪ੍ਰਗਟਾਓਂਦਿਆਂ ਹੋਇਆ ਮਨੁੱਖ ਨੂੰ ਆਪਾ ਭਾਵ ਤੇ ਹਉਮੈਂ ਦਾ ਨਾਸ਼ ਕਰਕੇ ਆਪਣੇ ਗੁਰੂ ਦੀ ਸੇਵਾ ਵਿਚ ਆਪਾ ਸਮਰਪਣ ਕਰਨ ਲਈ ਪ੍ਰੇਰਦੇ ਲਿਖਦੇ ਹਨ:

ਚਾਕਰੁ ਲਗੈ ਚਾਕਰੀ, ਨਾਲੇ ਗਾਰਬੁ ਵਾਦ।।
ਗਲਾ ਕਰੇ ਘਣੇਰੀਆ, ਖਸਮ ਨ ਪਾਏ ਸਾਦੁ।।
ਆਪੁ ਗਵਾਇ ਸੇਵਾ ਕਰੇ, ਤਾ ਕਿਛੁ ਪਾਏ ਮਾਨੁ।
ਨਾਨਕ , ਜਿਸ ਨੋ ਲਗਾ ਤਿਸੁ ਮਿਲੈ,
ਲਗਾ ਸੋ ਪਰਵਾਨੁ।।⁴

ਜੋ ਮਨੁੱਖ ਆਪਾ ਗਵਾ ਕੇ ਸੇਵਾ ਕਰਦਾ ਹੈ, ਉਸਨੂੰ ਇਸ ਸੰਸਾਰ ਵਿਚ ਮਾਣ ਪ੍ਰਾਪਤ ਹੁੰਦਾ ਹੈ। ਨਾਮ ਦਾ ਸਿਮਰਨ ਕਰਨ ਨਾਲ ਮਨੁੱਖ ਨੂੰ ਗਿਆਨ ਦੀ ਪ੍ਰਾਪਤੀ ਹੁੰਦੀ ਹੈ। ਕਰਮਾਂ ਦੇ ਕੀਤੇ ਨੂੰ ਸਵਾਇ ਨਾਮ ਦੇ ਕੋਈ ਨਹੀਂ ਮਿਟਾ ਸਕਦਾ। ਮਨੁੱਖ ਆਪਣੇ ਚੰਗੇ ਜਾਂ ਮੰਦੇ ਕਰਮਾਂ ਕਰਕੇ ਹੀ ਦਰਗਾਹ ਵਿਚ ਸਤਿਕਾਰੇ ਜਾਂ ਦੁਰਕਾਰੇ ਜਾਂਦੇ ਹਨ:

ਚੰਗਿਆਈਆਂ , ਬੁਰਿਆਈਆਂ, ਵਾਚੇ ਧਰਮੁ ਹਦੂਰਿ ॥
 ਕਰਮੀ ਆਪੋ ਆਪਣੀ , ਕੇ ਨੇੜੈ ਕੇ ਦੂਰਿ ॥
 ਜਿਨੀ ਨਾਮੁ ਧਿਆਇਆ, ਗਏ ਮਸਕਤਿ ਘਾਲਿ ॥
 ਨਾਨਕ ਤੇ ਮੁਖਿ ਉਜਲੇ , ਹੋਰ ਕੇਤੀ ਛੁਟੀ ਨਾਲਿ ॥⁵

ਗੁਰੂ ਅੰਗਦ ਦੇਵ ਜੀ ਨੇ ਮਨੁੱਖ ਨੂੰ ਚੰਗੇ ਕਰਮ ਕਰਨ ਦੀ ਪ੍ਰੇਰਨਾ ਦਿੱਤੀ ਹੈ ਤਾਂ ਕਿ ਜੀਵ ਮੁੜ ਕੇ ਜੰਮਣ ਮਰਨ ਦੇ ਚੱਕਰਾਂ ਵਿਚ ਨਾ ਪਵੇ ਕਿਉਂਕਿ ਆਵਾਗਵਨ ਦੇ ਚੱਕਰ ਵਿਚ ਪੈ ਕੇ ਮਨੁੱਖ ਵਾਰ ਵਾਰ ਦੁੱਖ ਭੋਗਦਾ ਹੈ। ਇਨ੍ਹਾਂ ਦੁੱਖਾਂ ਤੋਂ ਛੁਟਕਾਰਾ ਪਾਉਣਾ ਹੀ ਮੁਕਤੀ ਹੈ। ਗੁਰੂ ਜੀ ਪਰਮਾਤਮਾ ਨੂੰ ਇੱਕ ਪੁਰਖ ਤੇ ਸੱਚ ਮੰਨਦਿਆ ਉਸ ਨਾਲ ਮਿਲਾਪ ਦਾ ਰਾਹ ਨਾਮ ਤੇ ਸਿਮਰਨ ਨੂੰ ਦੱਸਦੇ ਹਨ। ਸਾਰੀ ਸ਼੍ਰਿਸ਼ਟੀ ਦਾ ਪਸਾਰਾ ਨਿਰੰਕਾਰ ਦੇ ਅਧੀਨ ਹੈ। ਕਰਮਾਂ ਅਨੁਸਾਰ ਜੀਵਾਂ ਦੀ ਯਾਤਰਾ ਚਲਦੀ ਹੈ। ਸਾਰਾ ਸੰਸਾਰ ਹੁਕਮ ਰੂਪੀ ਨਕੇਲ ਦੁਆਰਾ ਨਿਯੰਤ੍ਰਿਤ ਹੈ। ਸੰਸਾਰ ਨੂੰ ਸੱਚੇ ਦੀ ਕੋਠੜੀ ਮੰਨਦਿਆਂ ਗੁਰੂ ਜੀ ਨਿਰੰਕਾਰ ਦਾ ਨਿਵਾਸ ਇਸ ਵਿਚ ਮੰਨਦੇ ਹਨ। ਪਰਮਾਤਮਾ ਦੁਆਰਾ ਹੀ ਸ਼੍ਰਿਸ਼ਟੀ ਦੀ ਸਿਰਜਣਾ ਹੋਈ ਹੈ। ਬ੍ਰਹਮੰਡ ਦੇ ਕਣ-ਕਣ ਵਿਚ ਉਸ ਅਕਾਲ ਪੁਰਖ ਦਾ ਵਾਸਾ ਹੈ। ਹਰ ਇੱਕ ਜੀਵ ਉਤੇ ਪਰਮਾਤਮਾ ਦੀ ਦੀ ਹਕੂਮਤ ਚਲ ਰਹੀ ਹੈ। ਉਹ ਚਾਹੇ ਤਾਂ ਕਿਸੇ ਨੂੰ ਆਪਣੇ ਆਪ ਵਿਚ ਲੀਨ ਕਰ ਲੈਂਦਾ ਹੈ ਤੇ ਕਿਸੇ ਨੂੰ ਮਾਇਆ ਦੇ ਬੰਧਨਾਂ ਵਿਚ ਪਾ ਦਿੰਦਾ ਹੈ। ਗੁਰੂ ਜੀ ਲਿਖਦੇ ਹਨ :

ਇਹੁ ਜਗੁ ਸਚੈ ਕੀ ਹੈ ਕੋਠੜੀ , ਸਚੇ ਕਾ ਵਿਚਿ ਵਾਸੁ ॥
 ਇਕਨਾ ਹੁਕਮਿ ਸਮਾਇ ਲਏ, ਇਕਨਾ ਹੁਕਮੇ ਕਰੇ ਵਿਣਾਸੁ ॥
 ਇਕਨਾ ਭਾਵੈਂ ਕਾਚਿ ਲਏ, ਇਕਨਾਂ ਮਾਇਆ ਵਿਚਿ ਨਿਵਾਸੁ ॥⁶

ਗੁਰੂ ਜੀ ਨੇ ਨਾਮ ਨੂੰ ਸੱਚ ਨਾਲੋਂ ਵਿਖੇਗ ਹੋਏ ਮਨੁੱਖ ਦਾ ਸੱਚ ਨਾਲ ਸੰਜੋਗ ਕਰਾਉਣ ਦਾ ਰਸਤਾ ਮੰਨਿਆ ਹੈ। ਇਹ ਸੰਸਾਰ ਪਰਮਾਤਮਾ ਦੀ ਹੀ ਲੀਲਾ ਹੈ। ਪਰਮਾਤਮਾ ਆਪਣੀ ਇਸ ਰਚਨਾ ਵਿਚ ਖੁਦ ਮੌਜੂਦ ਹੈ ਅਤੇ ਆਪਣੀ ਸਿਰਜਣਾ ਨੂੰ ਬੜੇ ਚਾਅ ਨਾਲ ਸੰਭਾਲ ਰਿਹਾ ਹੈ। ਜਗਤ ਇੱਕ ਹਕੀਕਤ ਹੈ, ਸੱਚਾਈ ਹੈ। ਪਰਮਾਤਮਾ ਇੱਕ ਸਰਵ ਪ੍ਰਵਾਨਿਤ ਸੱਚਾਈ ਹੈ ਜੋ ਸਾਰੇ ਮਨੁੱਖ ਨੂੰ ਕਾਰ ਤੇ ਲਗਾਉਂਦਾ ਹੈ। ਇਹ ਸਾਰੀ ਹੁਕਮ ਦੀ ਹੀ ਖੇਡ ਹੈ ਕਿ ਜੀਵ ਇੱਕ ਜਨਮ ਦੀ ਖੇਡ ਮੁਕਾ ਕੇ ਤੁਰ ਜਾਂਦੇ ਹਨ ਅਤੇ ਅਗਲੇ ਜਨਮ ਦੀ ਖੇਡ ਵੀ ਪਰਮਾਤਮਾ ਆਪ ਹੀ ਰਚਾ ਦਿੰਦਾ ਹੈ :

ਆਪਿ ਉਪਾਏ ਨਾਨਕਾ, ਆਪੇ ਰਖੈ ਵੇਕ ॥
 ਮੰਦਾ ਕਿਸਨੇ ਆਖੀਐ , ਜਾਂ ਸਭਨਾਂ ਸਾਹਿਬ ਏਕੁ ॥
 ਸਭਨਾ ਸਾਹਿਬੁ ਏਕੁ ਹੈ, ਵੇਖੈ ਧੰਧੈ ਲਾਇ ॥
 ਕਿਸੈ ਥੋੜਾ ਕਿਸੇ ਅਗਲਾ ਖਾਲੀ ਕੋਈ ਨਾਹਿ ॥
 ਆਵਹਿ ਨੰਗੇ, ਜਾਹਿ ਨੰਗੇ, ਵਿਚੇ ਕਰਹਿ ਵਿਥਾਰ ॥
 ਨਾਨਕ , ਹੁਕਮਟ ਜਾਈਐ, ਅਗੈ ਕਾਈ ਕਾਰ ॥⁷

ਗੁਰੂ ਅੰਗਦ ਦੇਵ ਜੀ ਨੇ ਮਾਇਆ ਰੂਪੀ ਤਾਲੇ ਨਾਲ ਬੰਦ ਹੋਏ ਮਨ ਦੇ ਦਰਵਾਜ਼ੇ ਨੂੰ ਖੋਲ੍ਹਣ ਲਈ ਗੁਰੂ ਨੂੰ ਕੁੰਜੀ ਕਿਹਾ ਹੈ। ਗੁਰੂ ਬਿਨਾਂ ਮਾਇਆ ਦੇ ਮੋਹ ਵਿਚ ਗੁੱਸੇ ਮਨ ਦਾ ਦਵਾਰ ਨਹੀਂ ਖੁੱਲ੍ਹ ਸਕਦਾ। ਗੁਰੂ ਦੇ ਗਿਆਨ ਨਾਲ ਹੀ ਮਨੁੱਖੀ ਮਨ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ ਅਤੇ ਉਸ ਦਾ ਕਲਿਆਣ ਹੁੰਦਾ ਹੈ। ਗੁਰੂ ਉਹ ਚਾਨਣ ਮੁਨਾਰਾ ਹੈ ਜਿਸ ਤੋਂ ਬਿਨਾਂ ਹਰ ਪਾਸੇ ਘੁੱਪ ਹਨੇਰਾ ਹੀ ਵਿਦਮਾਨ ਹੁੰਦਾ ਹੈ। ਭਾਵੇਂ ਇਸ ਮਾਇਆ ਪ੍ਰਧਾਨ ਸਮਾਜ ਵਿਚ ਚਾਨਣ ਲਈ ਚੰਦ ਤੇ ਸੂਰਜਾਂ ਦੀ ਬੇਸੁਮਾਰ ਗਿਣਤੀ ਹੋਵੇ ਪਰ ਜਿਹੜਾ ਚਾਨਣ ਸਤਿਗੁਰੂ ਕਰਦਾ ਹੈ ਉਸ ਦਾ ਮੁਕਾਬਲਾ ਕੁਦਰਤੀ ਤੇ ਦੁਨਿਆਵੀ ਚਾਨਣ ਨਹੀਂ ਕਰ ਸਕਦੇ। ਗੁਰੂ ਤੋਂ ਬਿਨਾਂ ਮਨੁੱਖੀ ਜੀਵਨ ਅੰਧੇਰੇ ਦਾ ਵਾਸੀ ਰਹਿੰਦਾ ਹੈ। ਇਸ ਅੰਧੇਰੇ ਜੀਵਨ ਤੋਂ ਮੁਕਤੀ ਗੁਰੂ

ਸੁਰਨ ਦਾਅਰਾ ਹੀ ਸੰਭਵ ਹੋ ਸਕਦੀ ਹੈ। ਗੁਰੂ ਦੀ ਕਿਪਾ ਤੋਂ ਬਿਨਾਂ ਨਾ ਸ਼ਬਦ ਦੀ ਕਮਾਈ ਹੋ ਸਕਦੀ ਹੈ ਅਤੇ ਨਾ ਹੀ ਹਉਮੈਂ ਨਾਲ ਜੁੜੇ ਬੰਧਨਾਂ , ਰੋਗਾਂ ਤੇ ਦੁੱਖਾਂ ਤੋਂ ਛੁਟਕਾਰਾ ਹੋ ਸਕਦਾ ਹੈ। ਗੁਰੂ ਜੀ ਫਰਮਾਉਂਦੇ ਹਨ:

ਕਿਰਪਾ ਕਰੋ ਜੇ ਆਪਣੀ
ਤਾਂ ਗੁਰ ਕਾ ਸ਼ਬਦਿ ਕਮਾਹਿ । ।
ਨਾਨਕੁ ਕਹੈ ਸੁਣਹੁ ਜਨਹੁ,
ਇਤੁ ਸੰਜਾਮਿ ਦੁੱਖ ਜਾਹਿ । ।⁸

ਗੁਰੂ ਅੰਗਦ ਦੇਵ ਜੀ ਕਾਮ, ਕ੍ਰੋਧ, ਲੋਭ,ਮੋਹ ਅਤੇ ਹੰਕਾਰ ਵਰਗੇ ਵਿਕਾਰਾਂ ਤੋਂ ਮੁਕਤੀ ਪ੍ਰਾਪਤ ਕਰਨ ਲਈ ਮਨੁੱਖ ਨੂੰ 'ਗੁਰੂ' ਰੂਪੀ ਸਾਧਨ ਨੂੰ ਪ੍ਰਾਪਤ ਕਰਨ ਲਈ ਪ੍ਰੇਰਦੇ ਹਨ ਕਿਉਂਕਿ ਗੁਰੂਹੀਣ ਵਿਅਕਤੀ ਅੰਨ੍ਹੇ ਦੇ ਸਾਮਾਨ ਹੁੰਦਾ ਹੈ। ਗੁਰੂ ਦੇ ਪਿਆਰ ਵਿਚ ਆਪਾ ਮਿਟਾ ਕੇ ਕੀਤੀ ਸੇਵਾ ਨਾਲ ਹੀ ਮਨੁੱਖੀ ਮਨ ਦਾ ਡਰ ਦੂਰ ਹੁੰਦਾ ਹੈ ਤੇ ਨਿਮਰਤਾ ਤੇ ਮਿੱਠਾ ਭਰੇ ਜੀਵਨ ਦੀ ਪ੍ਰਾਪਤੀ ਹੁੰਦੀ ਹੈ। ਗੁਰੂ ਜੀ ਅਨੁਸਾਰ ਦੇਖਣ ਸੁਣਨ ਜਾਂ ਜਾਣਨ ਨਾਲ ਨਾਮ ਦੀ ਪ੍ਰਾਪਤੀ ਨਹੀਂ ਹੁੰਦੀ, ਸਗੋਂ ਪ੍ਰਭੂ ਦੀ ਪ੍ਰਾਪਤੀ ਲਈ ਨਾਮ ਦਾ ਸਿਮਰਨ ਜ਼ਰੂਰੀ ਹੈ। ਉਹ ਇਨਸਾਨ ਹੀ ਸਫਲ ਜੀਵਨ ਦਰਸ਼ਨ ਦਾ ਪਾਧੀ ਹੈ ਜੋ ਸਤਿਗੁਰੂ ਦੀ ਸ਼ਰਨ ਵਿਚ ਪੈ ਕੇ ਅਕਾਲ ਪੁਰਖ ਦੇ ਸਿਮਰਨ ਨਾਲ ਜੁੜਦਾ ਹੈ। ਵਿਕਾਰਾਂ ਪਿੱਛੇ ਭਟਕਦੇ ਮਨੁੱਖੀ ਮਨ ਨੂੰ ਸ਼ਾਂਤੀ ਦੀ ਪ੍ਰਾਪਤੀ ਦਾ ਰਾਹ ਨਿਰੰਕਾਰੀ ਸਿਮਰਨ ਵਿਚੋਂ ਹੀ ਪ੍ਰਾਪਤ ਹੋ ਸਕਦਾ ਹੈ। ਨਾਮ ਇਕ ਅਜਿਹਾ ਗਿਆਨ ਹੈ ਜੋ ਹਉਮੈਂ ਤੇ ਮਾਇਆ ਦੇ ਬੰਧਨ ਖੁਤਮ ਕਰਦਾ ਹੈ। ਨਾਮ ਦੇ ਹਿਰਦੇ ਵਿਚ ਵੱਸਣ ਨਾਲ ਮਨੁੱਖ ਖੁਦਗਰਜੀ ਤੋਂ ਆਜ਼ਾਦ ਹੁੰਦਾ ਹੈ। ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਨਾਮ ਦਾ ਪ੍ਰਕਾਸ਼ ਨਹੀਂ ਉਹ ਦੁਨਿਆਵੀ ਮਾਇਆ ਦੇ ਲਾਲਚ ਵਿਚ ਫਸੇ ਹੋਏ ਹਨ ਅਤੇ ਲਾਲਚ ਵੱਲ ਹੋ ਕੇ ਗੁਰੂ ਤੋਂ ਬੇਮੁੱਖ ਹੋ ਉਲੰਟੇ ਪਾਸੇ ਤੁਰਦੇ ਹਨ। ਗੁਰੂ ਜੀ ਅਨੁਸਾਰ :

ਅੰਧੇ ਕੈ ਰਾਹਿ ਦੱਸਿਐ, ਅੰਧਾ ਹੋਇ ਸੁ ਜਾਇ । ।
ਹੋਇ ਸੁਜਾਖਾ ਨਾਨਕਾ , ਸੋ ਕਿਓ ਉਝੜਿ ਪਾਇ । ।
ਅੰਧੇ ਏਹਿ ਨਾ ਆਖੀਆਨਿ, ਜਿਨ ਮਖਿ ਲੋਇਣ ਨਾਹਿ । ।
ਅੰਧੇ ਸੇਈ ਨਾਨਕਾ, ਖਸ ਨਹੁ ਘੁਥੇ ਜਾਇ । ।⁹

ਨਾਮ ਸਿਮਰਨ ਹੀ ਇੱਕ ਅਜਿਹੀ ਵਸੀਲਾ ਹੈ ਜੋ ਜੀਵ ਨੂੰ ਪਰਮਾਤਮਾ ਨਾਲ ਇੱਕ ਰੂਪ ਕਰ ਦਿੰਦਾ ਹੈ। ਪਰਮਾਤਮਾ ਦੇ ਨਾਮ ਨਾਲ ਜੁੜਨ ਦੀ ਸਿੱਖਿਆ ਤੋਂ ਉੱਚੀ ਹੋ ਕੋਈ ਸਿੱਖਿਆ ਨਹੀਂ ਹੋ ਸਕਦੀ । ਜਿਵੇਂ -ਜਿਵੇਂ ਮਨੁੱਖ ਆਪਣੇ ਮਨ ਵਿਚ ਸ਼ਬਦ ਗ੍ਰਹਿਣ ਕਰਦਾ ਹੈ। ਉਸਨੂੰ ਰੱਬ, ਸਮਾਜ ਤੇ ਸਾਰੀ ਪ੍ਰਕਿਰਤੀ ਦੀ ਸੋਝੀ ਆ ਜਾਂਦੀ ਹੈ। ਵਿਅਕਤੀ ਨਾਮ ਗ੍ਰਹਿਣ ਕਰਕੇ ਸਨਮੁੱਖ ਤੋਂ ਗੁਰਮੁੱਖ ਬਣ ਜਾਂਦਾ ਹੈ।

ਗੁਰੂ ਅੰਗਦ ਦੇਵ ਜੀ ਨੇ ਮਨੁੱਖ ਨੂੰ ਰੱਬ ਦੀ ਰਜਾ ਵਿਚ ਰਹਿਣ ਭਾਵ ਉਸ ਦਾ ਭਾਣਾ ਮੰਨਣ ਲਈ ਪ੍ਰੇਰਣਾ ਦਿੱਤੀ ਹੈ। ਗੁਰੂ ਜੀ ਅਨੁਸਾਰ ਚਿੰਤਾ ਕਰਨਾ ਵਿਅਰਥ ਹੈ। ਮਨੁੱਖ ਨੂੰ ਹਮੇਸ਼ਾ ਰੱਬ ਦੇ ਭਾਣੇ ਵਿਚ ਰਾਜੀ ਰਹਿਣਾ ਚਾਹੀਦਾ ਹੈ ਕਿਉਂਕਿ ਉਸਦੇ ਹੁਕਮ ਵਿਚ ਹੀ ਸਭ ਹੋ ਰਿਹਾ ਹੈ। ਸਤਿਗੁਰੂ ਨਿਆਂ ਕਰਨ ਵਾਲਾ ਹੈ, ਜਿਸ ਤਰ੍ਹਾਂ ਦੇ ਮਨੁੱਖ ਕਰਮ ਕਰੇਗਾ, ਉਸਨੂੰ ਉਸ ਤਰ੍ਹਾਂ ਦੇ ਹੀ ਫਲ ਪ੍ਰਾਪਤ ਹੋਣਗੇ। ਗੁਰੂ ਜੀ ਦੀ ਬਾਣੀ ਮਨੁੱਖੀ ਚਰਿੱਤਰ ਵਿਚ ਸਦਭਾਵਨਾ ਵਾਲੇ ਨੈਤਿਕ ਗੁਣ ਗ੍ਰਹਿਣ ਕਰਨ ਦੀ ਪ੍ਰੇਰਣਾ ਜਗਾਉਂਦੀ ਹੈ ਅਤੇ ਸਰਬੱਤ ਦਾ ਭਲਾ ਮੰਗਣ ਦਾ ਮੂਲ ਆਦਰਸ਼ ਸਥਾਪਿਤ ਕਰਦੀ ਹੈ। ਸਮੁੱਚੇ ਰੂਪ ਵਿਚ ਕਿਹਾ ਜਾ ਸਕਦਾ ਹੈ ਕਿ ਗੁਰੂ ਅੰਗਦ ਦੇਵ ਜੀ ਨੇ ਮਨੁੱਖ ਨੂੰ ਇੱਕ ਤੇ ਨੇਕ ਜੀਵਨ -ਜਾਂਚ ਦੀ ਪ੍ਰੇਰਣਾ ਦਿੱਤੀ ਹੈ।

ਹਵਾਲੇ ਤੇ ਟਿੱਪਣੀਆਂ :-

1. ਡਾ. ਜਗਬੀਰ ਸਿੰਘ , 'ਨਾਨਕ ਬਾਣੀ ਵਿਚ ਨੈਤਿਕਤਾ ਦਾ ਸੰਕਲਪ' ,ਬਾਣੀ ਸੰਸਾਰ, ਰਵੀ ਸਾਹਿਤ ਪ੍ਰਕਾਸ਼ਨ, ਅੰਮ੍ਰਿਤਸਰ, 1992, ਪੰਨਾ -8

2. ਰੂਪ ਸਿੰਘ ਤੇ ਡਾ. ਰਘਬੀਰ ਬੈਂਸ , ਬਾਬਾ ਸੇਵਾ ਸਿੰਘ ਜੀ (ਕਾਰ ਸੇਵਾ ਵਾਲੇ), ਖੱਡਰ ਸਾਹਿਬ,
ਪਹਿਲੀ ਵਾਰ ਮਾਰਚ-ਅਪਰੈਲ 2004 , ਪੰਨਾ 77
3. ਰੂਪ ਸਿੰਘ ਤੇ ਡਾ. ਰਘਬੀਰ ਸਿੰਘ ਬੈਂਸ , ਬਾਬਾ ਸੇਵਾ ਸਿੰਘ ਜੀ (ਕਾਰ ਸੇਵਾ ਵਾਲੇ),
ਖੱਡਰ ਸਾਹਿਬ , ਪਹਿਲੀ ਵਾਰ ਮਾਰਚ -ਅਪਰੈਲ 2004 , ਪੰਨਾ -77
4. ਉਹੀ ਪੰਨਾ -78
5. ਉਹੀ ਪੰਨਾ-75
6. ਉਹੀ ਪੰਨਾ-77
7. ਉਹੀ ਪੰਨਾ -83
8. ਉਹੀ ਪੰਨਾ-77
9. ਉਹੀ ਪੰਨਾ -82